

ਗਉੜੀ ਮਹਲਾ ੧ ॥

Gauree, First Mehl:

ਪ੍ਰਥਮੇ ਬ੍ਰਹਮਾ ਕਾਲੈ ਘਰਿ ਆਇਆ ॥

First, Brahma entered the house of Death.

ਬ੍ਰਹਮ ਕਮਲੁ ਪਇਆਲਿ ਨ ਪਾਇਆ ॥

Brahma entered the lotus, and searched the nether regions, but he did not find the end of it.

ਆਗਿਆ ਨਹੀ ਲੀਨੀ ਭਰਮਿ ਭੁਲਾਇਆ ॥੧॥

He did not accept the Lord's Order - he was deluded by doubt. ||1||

ਜੋ ਉਪਜੈ ਸੋ ਕਾਲਿ ਸੰਘਾਰਿਆ ॥

Whoever is created, shall be destroyed by Death.

ਹਮ ਹਰਿ ਰਾਖੇ ਗੁਰ ਸਬਦੁ ਬੀਚਾਰਿਆ ॥੧॥ ਰਹਾਉ ॥

But I am protected by the Lord; I contemplate the Word of the Guru's Shabad. ||1||Pause||

ਮਾਇਆ ਮੋਹੇ ਦੇਵੀ ਸਭਿ ਦੇਵਾ ॥

All the gods and goddesses are enticed by Maya.

ਕਾਲੁ ਨ ਛੋਡੈ ਬਿਨੁ ਗੁਰ ਕੀ ਸੇਵਾ ॥

Death cannot be avoided, without serving the Guru.

ਓਹੁ ਅਬਿਨਾਸੀ ਅਲਖ ਅਭੇਵਾ ॥੨॥

That Lord is Imperishable, Invisible and Inscrutable. ||2||

ਸੁਲਤਾਨ ਖਾਨ ਬਾਦਸਾਹ ਨਹੀ ਰਹਨਾ ॥

The sultans, emperors and kings shall not remain.

ਨਾਮਹੁ ਭੂਲੈ ਜਮ ਕਾ ਦੁਖੁ ਸਹਨਾ ॥

Forgetting the Name, they shall endure the pain of death.

ਮੈ ਧਰ ਨਾਮੁ ਜਿਉ ਰਾਖਹੁ ਰਹਨਾ ॥੩॥

My only Support is the Naam, the Name of the Lord; as He keeps me, I survive. ||3||

ਚਉਧਰੀ ਰਾਜੇ ਨਹੀ ਕਿਸੈ ਮੁਕਾਮੁ ॥
The leaders and kings shall not remain.

ਸਾਹ ਮਰਹਿ ਸੰਚਹਿ ਮਾਇਆ ਦਾਮ ॥
The bankers shall die, after accumulating their wealth and money.

ਮੈ ਧਨੁ ਦੀਜੈ ਹਰਿ ਅੰਮ੍ਰਿਤ ਨਾਮੁ ॥੪॥
Grant me, O Lord, the wealth of Your Ambrosial Naam. ||4||

ਰਯਤਿ ਮਹਰ ਮੁਕਦਮ ਸਿਕਦਾਰੈ ॥
The people, rulers, leaders and chiefs

ਨਿਹਚਲੁ ਕੋਇ ਨ ਦਿਸੈ ਸੰਸਾਰੈ ॥
- none of them shall be able to remain in the world.

ਅਫਰਿਉ ਕਾਲੁ ਕੂੜੁ ਸਿਰਿ ਮਾਰੈ ॥੫॥
Death is inevitable; it strikes the heads of the false. ||5||

ਨਿਹਚਲੁ ਏਕੁ ਸਚਾ ਸਚੁ ਸੋਈ ॥
Only the One Lord, the Truest of the True, is permanent.

ਜਿਨਿ ਕਰਿ ਸਾਜੀ ਤਿਨਹਿ ਸਭ ਗੋਈ ॥
He who created and fashioned everything, shall destroy it.

ਓਹੁ ਗੁਰਮੁਖਿ ਜਾਪੈ ਤਾਂ ਪਤਿ ਹੋਈ ॥੬॥
One who becomes Gurmukh and meditates on the Lord is honored. ||6||

ਕਾਜੀ ਸੇਖ ਭੇਖ ਫਕੀਰਾ ॥
The Qazis, Shaykhs and Fakeers in religious robes

ਵਡੇ ਕਹਾਵਹਿ ਹਉਮੈ ਤਨਿ ਪੀਰਾ ॥
call themselves great; but through their egotism, their bodies are suffering in pain.

ਕਾਲੁ ਨ ਛੋਡੈ ਬਿਨੁ ਸਤਿਗੁਰ ਕੀ ਧੀਰਾ ॥੭॥
Death does not spare them, without the Support of the True Guru. ||7||

ਕਾਲੁ ਜਾਲੁ ਜਿਹਵਾ ਅਰੁ ਨੈਣੀ ॥
The trap of Death is hanging over their tongues and eyes.

ਕਾਨੀ ਕਾਲੁ ਸੁਣੈ ਬਿਖੁ ਬੈਣੀ ॥

Death is over their ears, when they hear talk of evil.

ਬਿਨੁ ਸਬਦੈ ਮੂਠੇ ਦਿਨੁ ਰੈਣੀ ॥੮॥

Without the Shabad, they are plundered, day and night. ||8||

ਹਿਰਦੈ ਸਾਚੁ ਵਸੈ ਹਰਿ ਨਾਇ ॥ ਕਾਲੁ ਨ ਜੋਹਿ ਸਕੈ ਗੁਣ ਗਾਇ ॥

Death cannot touch those whose hearts are filled with the True Name of the Lord, and who sing the Glories of God.

ਨਾਨਕ ਗੁਰਮੁਖਿ ਸਬਦਿ ਸਮਾਇ ॥੯॥੧੪॥

O Nanak, the Gurmukh is absorbed in the Word of the Shabad. ||9||14||